



Punjab Government Gazette

Published by Authority

No. 39]

CHANDIGARH, FRIDAY, SEPTEMBER 29, 2023 (ASVINA 7, 1945 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

(ਇਮਾਰਤਾਂ ਤੇ ਸੜਕਾਂ -1 ਸ਼ਾਖਾ)

ਅਧਿਸੂਚਨਾ

ਮਿਤੀ 31 ਮਾਰਚ, 2022

ਨੰ: 05/08/2022-ਏਸ1/306.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਸ਼੍ਰੀ ਅੰਗ੍ਰੇਜ਼ ਸਿੰਘ, ਨਿਗਰਾਨ ਇੰਜੀਨੀਅਰ, ਪੀ.ਆਰ.ਬੀ.ਡੀ.ਬੀ., ਮੋਹਾਲੀ, ਲੋਕ ਨਿਰਮਾਣ ਵਿਭਾਗ (ਭ ਤੇ ਮ) ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.03.2022 ਨੂੰ (ਬਾਅਦ ਦੁਪਹਿਰ) ਸਰਕਾਰੀ ਸੇਵਾ ਤੋਂ ਸੇਵਾ ਮੁਕਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਚੰਡੀਗੜ੍ਹ

ਮਿਤੀ 31 ਮਾਰਚ, 2022

ਵਿਕਾਸ ਪ੍ਰਤਾਪ, ਆਈ.ਏ.ਐਸ.

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,

ਲੋਕ ਨਿਰਮਾਣ ਵਿਭਾਗ।